

ਸੋਰਠਿ ਮਹਲਾ ੫ ॥

Sorat'h, Fifth Mehl:

ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥

I am the dust of the feet of the Beloved Saints; I seek the Protection of their Sanctuary.

ਸੰਤ ਹਮਾਰੀ ਓਟ ਸਤਾਈ ਸੰਤ ਹਮਾਰਾ ਗਰਣਾ ॥੧॥

The Saints are my all-powerful Support; the Saints are my ornament and decoration. ||1||

ਹਮ ਸੰਤਨ ਸਿਉ ਬਣਿ ਆਈ ॥

I am hand and glove with the Saints.

ਪੂਰਬਿ ਲਿਖਿਆ ਪਾਈ ॥

I have realized my pre-ordained destiny.

ਇਹੁ ਮਨੁ ਤੇਰਾ ਭਾਈ ॥ ਰਹਾਉ ॥

This mind is yours, O Siblings of Destiny. ||Pause||

ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥

My dealings are with the Saints, and my business is with the Saints.

ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥

I have earned the profit with the Saints, and the treasure filled to over-flowing with devotion to the Lord. ||2||

ਸੰਤਨ ਮੇ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥

The Saints entrusted to me the capital, and my mind's delusion was dispelled.

ਧਰਮ ਰਾਇ ਅਬ ਕਹਾ ਕਰੈਗੇ ਜਉ ਫਾਟਿਓ ਸਗਲੇ ਲੇਖਾ ॥੩॥

What can the Righteous Judge of Dharma do now? All my accounts have been torn up. ||3||

ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥

I have found the greatest bliss, and I am at peace, by the Grace of the Saints.

ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥

Says Nanak, my mind is reconciled with the Lord; it is imbued with the wondrous Love of the Lord. ||4||8||19||